

 Print Page

Sri Guru Granth Sahib

Displaying 1234 of

ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥

Janam Janam Kae Kilavikh Bho Bhanjan Guramukh Eaeko Ddeethaa ||1|| Rehaao ||

It is the Destroyer of the sins, the guilt and fears of countless incarnations; the Gurmukh sees the One Lord.
||1||Pause||

ਸਾਰੰਗ (ਮਃ ੩) ਅਸਟ. (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧

Raag Sarang Guru Amar Das

ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥

Kott Kottanthar Kae Paap Binaasan Har Saachaa Man Bhaaeiaa ||

Millions upon millions of sins are erased, when the mind comes to love the True Lord.

ਸਾਰੰਗ (ਮਃ ੩) ਅਸਟ. (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧

Raag Sarang Guru Amar Das

ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥

Har Bin Avar N Soojhai Dhoojaa Sathigur Eaek Bujhaaeiaa ||1||

I do not know any other, except the Lord; the True Guru has revealed the One Lord to me. ||1||

ਸਾਰੰਗ (ਮਃ ੩) ਅਸਟ. (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੨

Raag Sarang Guru Amar Das

ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥

Praem Padhaarathh Jin Ghatt Vasiaa Sehajae Rehae Samaaeie ||

Those whose hearts are filled with the wealth of the Lord's Love, remain intuitively absorbed in Him.

ਸਾਰੰਗ (ਮਃ ੩) ਅਸਟ. (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੩

Raag Sarang Guru Amar Das

ਸਬਦਿ ਰਤੇ ਸੇ ਰੰਗਿ ਚਲੁਲੇ ਰਾਤੇ ਸਹਜਿ ਸੁਭਾਈ ॥੨॥

Sabadh Rathae Sae Rang Chaloolae Raathae Sehaj Subhaaeie ||2||

Imbued with the Shabad, they are dyed in the deep crimson color of His Love. They are imbued with the Lord's celestial peace and poise. ||2||

ਸਾਰੰਗ (ਮਃ ੩) ਅਸਟ. (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੩

Raag Sarang Guru Amar Das

ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥

Rasanaa Sabadh Veechaar Ras Raathee Laal Bhee Rang Laaee ||

Contemplating the Shabad, the tongue is imbued with joy; embracing His Love, it is dyed a deep crimson.

ਸਾਰੰਗ (ਮਃ ੩) ਅਸਟ. (੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੪

Raag Sarang Guru Amar Das

ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥

Raam Naam Nihakaeval Jaaniaa Man Thripathiaa Saanth Aaee ||3||

I have come to know the Name of the Pure Detached Lord; my mind is satisfied and comforted. ||3||

ਸਾਰੰਗ (ਮਃ ੩) ਅਸਟ. (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੪

Raag Sarang Guru Amar Das

ਪੰਡਿਤ ਪੜ੍ਹਿ ਪੜ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਾਕੇ ਭੇਖਧਾਰੀ ॥

Panddith Parrih Parrih Monee Sabh Thhaakae Bhram Bhaekh Thhakae Bhaekhadhhaaree ||

The Pandits, the religious scholars, read and study, and all the silent sages have grown weary; they have grown weary of wearing their religious robes and wandering all around.

ਸਾਰੰਗ (ਮਃ ੩) ਅਸਟ. (੨) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੫

Raag Sarang Guru Amar Das

ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥

Gur Parasaadh Niranjan Paaeiaa Saachai Sabadh Veechaaree ||4||

By Guru's Grace, I have found the Immaculate Lord; I contemplate the True Word of the Shabad. ||4||

ਸਾਰੰਗ (ਮਃ ੩) ਅਸਟ. (੨) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੫

Raag Sarang Guru Amar Das

ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥

Aavaa Goun Nivaar Sach Raathae Saach Sabadh Man Bhaaeiaa ||

My coming and going in reincarnation is ended, and I am imbued with Truth; the True Word of the Shabad is pleasing to my mind.

ਸਾਰੰਗ (ਮਃ ੩) ਅਸਟ. (੨) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੬

Raag Sarang Guru Amar Das

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥

Sathigur Saev Sadhaa Sukh Paaeeai Jin Vichahu Aap Gavaaeiaa ||5||

Serving the True Guru, eternal peace is found, and self-conceit is eliminated from within. ||5||

ਸਾਰੰਗ (ਮਃ ੩) ਅਸਟ. (੨) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੭

Raag Sarang Guru Amar Das

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥

Saachai Sabadh Sehaj Dhhun Oupajai Man Saachai Liv Laaee ||

Through the True Word of the Shabad, the celestial melody wells up, and the mind is lovingly focused on the True Lord.

ਸਾਰੰਗ (ਮਃ ੩) ਅਸਟ. (੨) ਏ:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੭

Raag Sarang Guru Amar Das

ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥

Agam Agochar Naam Niranjan Guramukh Mann Vasaaee ||6||

The Immaculate Naam, the Name of the Inaccessible and Unfathomable Lord, abides in the mind of the Gurmukh. ||6||

ਸਾਰੰਗ (ਮਃ ੩) ਅਸਟ. (੨) ਏ:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੮

Raag Sarang Guru Amar Das

ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥

Eaekas Mehi Sabh Jagatho Varathai Viralaa Eaek Pashhaanai ||

The whole world is contained in the One Lord. How rare are those who understand the One Lord.

ਸਾਰੰਗ (ਮਃ ੩) ਅਸਟ. (੨) ਏ:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੮

Raag Sarang Guru Amar Das

ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥

Sabadh Marai Thaa Sabh Kishh Soojhai Anadhin Eaeko Jaanai ||7||

One who dies in the Shabad comes to know everything; night and day, he realizes the One Lord. ||7||

ਸਾਰੰਗ (ਮਃ ੩) ਅਸਟ. (੨) ਏ:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੯

Raag Sarang Guru Amar Das

ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥

Jis No Nadhar Karae Soee Jan Boojhai Hor Kehanaa Kathhan N Jaaee ||

That humble being, upon whom the Lord casts His Glance of Grace, understands. Nothing else can be said.

ਸਾਰੰਗ (ਮਃ ੩) ਅਸਟ. (੨) ਏ:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੦

Raag Sarang Guru Amar Das

ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥

Naanak Naam Rathae Sadhaa Bairaagee Eaek Sabadh Liv Laaee ||8||2||

O Nanak, those who are imbued with the Naam are forever detached from the world; they are lovingly attuned to the One Word of the Shabad. ||8||2||

ਸਾਰੰਗ (ਮਃ ੩) ਅਸਟ. (੨) ਏ:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੦

Raag Sarang Guru Amar Das

ਸਾਰਗ ਮਹਲਾ ੩ ॥

Saarag Mehalaa 3 ॥

Saarang, Third Mehl:

ਸਾਰੰਗ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੨੩੪

ਮਨ ਮੇਰੇ ਹਰਿ ਕੀ ਅਕਥ ਕਹਾਣੀ ॥

Man Maerae Har Kee Akathh Kehaane ॥

O my mind, the Speech of the Lord is unspoken.

ਸਾਰੰਗ (ਮਃ ੩) ਅਸਟ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੧

Raag Sarang Guru Amar Das

ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥

Har Nadhar Karae Soee Jan Paaeae Guramukh Viralai Jaanee ||1|| Rehaao ॥

That humble being who is blessed by the Lord's Glance of Grace, obtains it. How rare is that Gurmukh who understands. ||1||Pause||

ਸਾਰੰਗ (ਮਃ ੩) ਅਸਟ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੧

Raag Sarang Guru Amar Das

ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥

Har Gehir Ganbheer Gunee Geheer Gur Kai Sabadh Pashhaaniaa ॥

The Lord is Deep, Profound and Unfathomable, the Ocean of Excellence; He is realized through the Word of the Guru's Shabad.

ਸਾਰੰਗ (ਮਃ ੩) ਅਸਟ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੨

Raag Sarang Guru Amar Das

ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥

Bahu Bidhh Karam Karehi Bhaae Dhoojai Bin Sabadhai Bouraaniaa ||1||

Mortals do their deeds in all sorts of ways, in the love of duality; but without the Shabad, they are insane.

||1||

ਸਾਰੰਗ (ਮਃ ੩) ਅਸਟ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੩

Raag Sarang Guru Amar Das

ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥

Har Naam Naavai Soee Jan Niramal Fir Mailaa Mool N Hoe ॥

That humble being who bathes in the Lord's Name becomes immaculate; he never becomes polluted again.

ਸਾਰੰਗ (ਮਃ ੩) ਅਸਟ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੩

Raag Sarang Guru Amar Das

ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥

Naam Binaa Sabh Jag Hai Mailaa Dhoojai Bharam Path Khoee ||2||

Without the Name, the whole world is polluted; wandering in duality, it loses its honor. ||2||

ਸਾਰੰਗ (ਮਃ ੩) ਅਸਟ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੪

Raag Sarang Guru Amar Das

ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥

Kiaa Dhriiraan Kiaa Sangrehi Thiaagee Mai Thaa Boojh N Paaee ||

What should I grasp? What should I gather up or leave behind? I do not know.

ਸਾਰੰਗ (ਮਃ ੩) ਅਸਟ. (੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੫

Raag Sarang Guru Amar Das

ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥

Hohi Dhaeiaal Kirapaa Kar Har Jeeo Naamo Hoe Sakhaaee ||3||

O Dear Lord, Your Name is the Help and Support of those whom You bless with Your kindness and compassion. ||3||

ਸਾਰੰਗ (ਮਃ ੩) ਅਸਟ. (੩) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੫

Raag Sarang Guru Amar Das

ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥

Sachaa Sach Dhaathaa Karam Bidhhaathaa Jis Bhaavai This Naae Laaeae ||

The True Lord is the True Giver, the Architect of Destiny; as He pleases, He links mortals to the Name.

ਸਾਰੰਗ (ਮਃ ੩) ਅਸਟ. (੩) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੬

Raag Sarang Guru Amar Das

ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥

Guroo Dhuaarai Soee Boojhai Jis No Aap Bujhaaeae ||4||

He alone comes to understand, who enters the Guru's Gate, whom the Lord Himself instructs. ||4||

ਸਾਰੰਗ (ਮਃ ੩) ਅਸਟ. (੩) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੬

Raag Sarang Guru Amar Das

ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥

Dhaekh Bisamaadh Eihu Man Nehee Chaethae Aavaa Goun Sansaaraa ||

Even gazing upon the wonders of the Lord, this mind does not think of Him. The world comes and goes in reincarnation.

ਸਾਰੰਗ (ਮਃ ੩) ਅਸਟ. (੩) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੭

Raag Sarang Guru Amar Das

ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥

Sathigur Saevae Soee Boojhai Paaeae Mokh Dhuaaraa ||5||

Serving the True Guru, the mortal comes to understand, and finds the Door of Salvation. ||5||

ਸਾਰੰਗ (ਮਃ ੩) ਅਸਟ. (੩) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੭

Raag Sarang Guru Amar Das

ਜਿਨ੍ਹ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੁਝ ਬੁਝਾਈ ॥

Jinh Dhar Soojhai Sae Kadhae N Vigaarrehhi Sathigur Boojh Bujhaaee ||

Those who understand the Lord's Court, never suffer separation from him. The True Guru has imparted this understanding.

ਸਾਰੰਗ (ਮਃ ੩) ਅਸਟ. (੩) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੮

Raag Sarang Guru Amar Das

ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥

Sach Sanjam Karanee Kirath Kamaavehi Aavan Jaan Rehaaee ||6||

They practice truth, self-restraint and good deeds; their comings and goings are ended. ||6||

ਸਾਰੰਗ (ਮਃ ੩) ਅਸਟ. (੩) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੮

Raag Sarang Guru Amar Das

ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥

Sae Dhar Saachai Saach Kamaavehi Jin Guramukh Saach Adhhaaraa ||

In the Court of the True Lord, they practice Truth. The Gurmukhs take the Support of the True Lord.

ਸਾਰੰਗ (ਮਃ ੩) ਅਸਟ. (੩) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩੪ ਪੰ. ੧੯

Raag Sarang Guru Amar Das